

## ਅਲੂੜਾਂ ਲਈ ਯਥਾਰਥਕ ਸੋਚ

### Realistic Thinking for Teens

\*ਛੇਟੇ ਬੱਚਿਆਂ ਲਈ **ਬੱਚਿਆਂ ਲਈ ਸਿਹਤਮੰਦ ਸੋਚ (Healthy Thinking for Younger Children)** ਦੇਖੋ।

ਜਦੋਂ ਅਸੀਂ ਬਹੁਤ ਜ਼ਿਆਦਾ ਚਿੰਤਤ ਹੁੰਦੇ ਹਾਂ, ਉਦੋਂ ਅਸੀਂ ਦੁਨੀਆਂ ਨੂੰ ਬਹੁਤ ਧਮਕਾਉ ਅਤੇ ਖਤਰਨਾਕ ਨਜ਼ਰੀਏ ਨਾਲ ਦੇਖਦੇ ਹਾਂ। ਉਦਾਹਰਣ ਵਜੋਂ, ਘਰ ਇਕੱਲੇ ਹੋਣ ਸਮੇਂ ਜਦੋਂ ਅਸੀਂ ਖਿੜਕੀ ਉਪਰ ਕੁੱਝ ਖੁਰਚਣ ਦੀ ਆਵਾਜ਼ ਸੁਣੀਏ, ਅਸੀਂ ਸੋਚਦੇ ਹਾਂ ਕਿ ਇਹ ਕੋਈ ਚੋਰ ਹੈ। ਇਹ ਉਚਿਤ ਹੈ ਕਿਉਂਕਿ ਸਭ ਤੋਂ ਭੈਡੇ ਸਿੱਟੇ ਦੀ ਕਲਪਨਾ ਕਰਨ ਨਾਲ ਸਾਨੂੰ ਅਸਲੀ ਖਤਰੇ ਲਈ ਤਿਆਰ ਹੋਣ ਵਿੱਚ ਸਹਾਇਤਾ ਮਿਲਦੀ ਹੈ, ਜਿਸ ਨਾਲ ਅਸੀਂ ਆਪਣੀ ਰੱਖਿਆ ਕਰਨ ਦੇ ਸਮਰੱਥ ਹੋ ਸਕਦੇ ਹਾਂ। ਪਰ, ਇਸ ਕਿਸਮ ਦੀ ਸੋਚ ਬਹੁਤ ਜ਼ਿਆਦਾ ਨਕਾਰਾਤਮਕ ਅਤੇ ਅਸਲੀਅਤ ਤੋਂ ਪਰੇ ਹੋ ਸਕਦੀ ਹੈ, ਖਾਸ ਤੌਰ 'ਤੇ ਜਦੋਂ ਕੋਈ ਵੀ ਖਤਰਾ ਨਾ ਹੋਵੇ (ਉਦਾਹਰਣ ਵਜੋਂ, ਖਿੜਕੀ 'ਤੇ ਕੋਈ ਚੋਰ ਨਹੀਂ ਹੈ, ਸਗੋਂ ਦਰਮਤ ਦੀ ਇੱਕ ਟਾਹਣੀ ਹੈ)।

ਚਿੰਤਾ ਨੂੰ ਕਾਬੂ ਕਰਨ ਵਿੱਚ ਬੱਚੇ ਦੀ ਮਦਦ ਕਰਨ ਲਈ ਇੱਕ ਕਾਰਜਨੀਤੀ ਹੈ ਬੱਚੇ ਦੇ “ਚਿੰਤਤ” ਜਾਂ “ਫਿਕਰਮੰਦ” ਵਿਚਾਰਾਂ ਨੂੰ ਯਥਾਰਥਕ ਵਿਚਾਰਾਂ ਨਾਲ ਬਦਲਣ ਦਾ ਢੰਗ ਸਿੱਖਣਾ। ਜ਼ਿਆਦਾ ਨਕਾਰਾਤਮਕ ਹੋਏ ਬਿਨਾਂ ਸਾਫ਼ ਅਤੇ ਨਿਰਧਾਰਤ ਢੰਗ ਨਾਲ ਸਥਿਤੀਆਂ ਨੂੰ ਵੇਖਣ ਵਿੱਚ ਬੱਚੇ ਦੀ ਮਦਦ ਕਰਨਾ ਇਸ ਵਿੱਚ ਸ਼ਾਮਲ ਹੈ। ਇਹ ਕਾਰਜਨੀਤੀਆਂ ਵੱਡੇ ਬੱਚਿਆਂ ਜਾਂ ਅਲੂੜਾਂ ਵੱਲ ਕੇਂਦਰਿਤ ਹੁੰਦੀਆਂ ਹਨ ਕਿਉਂਕਿ ਛੇਟੇ ਬੱਚਿਆਂ ਲਈ ਅਜਿਹੇ ਸੰਕਲਪ ਸਮਝਣੇ ਅੱਖੇ ਹੋ ਸਕਦੇ ਹਨ। ਪਰ, ਯਾਦ ਰੱਖੋ ਕਿ ਯਥਾਰਥਕ ਢੰਗ ਨਾਲ ਕਿਵੇਂ ਸੋਚਣਾ ਹੈ, ਇਹ ਸਿੱਖਣਾ ਕਿਸੇ ਵੀ ਉਮਰ ਵਿੱਚ ਅੱਖਾਂ ਹੋ ਸਕਦਾ ਹੈ। ਇਸ ਲਈ ਆਪਣੇ ਬੱਚੇ ਨੂੰ ਇਹ ਜਾਚ ਸਿੱਖਣ ਅਤੇ ਇਸ ਦਾ ਅਭਿਆਸ ਕਰਨ ਲਈ ਕੁੱਝ ਸਮਾਂ ਦਿਓ।

**ਇਹ ਕਿਵੇਂ ਕਰਨਾ ਹੈ?**


**How to Do It?**

**ਪੜਾਅ 1: ਆਪਣੇ ਬੱਚੇ ਨੂੰ ਵਿਚਾਰਾਂ ਜਾਂ ਸਵੈ-ਵਾਰਤਾਲਾਪ ਬਾਰੇ ਸਿਖਾਓ**

**Step 1: Teach Your Child about Thoughts or Self-talk**

- ਵਿਚਾਰ ਉਹ ਸ਼ਬਦ ਹੁੰਦੇ ਹਨ ਜਿਹੜੇ ਅਸੀਂ ਉੱਚੀ ਆਵਾਜ਼ ਵਿੱਚ ਬੋਲਣ ਦੀ ਥਾਂ ਮਨ ਵਿੱਚ ਆਪਣੇ ਆਪ ਨੂੰ ਕਹਿੰਦੇ ਹਾਂ (ਸਵੈ-ਵਾਰਤਾਲਾਪ)। ਸਾਨੂੰ ਦਿਨ ਦੇ ਹਰ ਸਮੇਂ ਵਿੱਚ ਕਈ ਵਿਚਾਰ ਆ ਸਕਦੇ ਹਨ।
- ਵਿਚਾਰ ਨਿਜੀ ਤਜਰਬੇ ਹੁੰਦੇ ਹਨ; ਜਦੋਂ ਤੱਕ ਅਸੀਂ ਦੂਜੇ ਵਿਅਕਤੀਆਂ ਨੂੰ ਨਾ ਦੱਸੀਏ ਉਦੋਂ ਤੱਕ ਉਨ੍ਹਾਂ ਨੂੰ ਨਹੀਂ ਪਤਾ ਹੁੰਦਾ ਕਿ ਅਸੀਂ ਕੀ ਸੋਚ ਰਹੇ ਹਾਂ।
- ਇੱਕੋ ਗੱਲ ਬਾਰੇ ਲੋਕਾਂ ਦੇ ਵੱਖ-ਵੱਖ ਵਿਚਾਰ ਹੋ ਸਕਦੇ ਹਨ।
- ਅਸੀਂ ਜੋ ਸੋਚਦੇ ਹਾਂ ਉਹ ਸਾਡੇ ਅਹਿਸਾਸ ਨੂੰ ਪ੍ਰਭਾਵਿਤ ਕਰਦਾ ਹੈ।
- ਜਦੋਂ ਸਾਨੂੰ ਮਾੜੀਆਂ ਗੱਲਾਂ ਵਾਪਰਨ ਦੀ ਉਮੀਦ ਹੁੰਦੀ ਹੈ ਤਾਂ ਅਸੀਂ ਚਿੰਤਤ ਮਹਿਸੂਸ ਕਰਦੇ ਹਾਂ।
- ਉਦਾਹਰਣ ਵਜੋਂ, ਕਲਪਨਾ ਕਰੋ ਕਿ ਤੁਸੀਂ ਬਾਹਰ ਸੈਰ ਕਰ ਰਹੇ ਹੋ ਅਤੇ ਤੁਸੀਂ ਇੱਕ ਕੁੱਤਾ ਦੇਖਦੇ ਹੋ। ਜੇ ਤੁਸੀਂ ਸੋਚਦੇ ਹੋ ਕਿ ਕੁੱਤਾ ਬਹੁਤ ਪਿਆਰਾ ਹੈ, ਤੁਸੀਂ ਸ਼ਾਂਤ ਮਹਿਸੂਸ ਕਰੋਗੇ; ਪਰ, ਜੇ ਤੁਹਾਨੂੰ ਲੱਗੇ ਕਿ ਕੁੱਤਾ ਤੁਹਾਨੂੰ ਵੱਡਾ ਲਵੇਗਾ, ਤੁਸੀਂ ਡਰ ਮਹਿਸੂਸ ਕਰੋਗੇ।

ਉਦਾਹਰਣ:



**ਅਲੂੜਾਂ ਲਈ ਯਥਾਰਥਕ ਸੋਚ Realistic Thinking for Teens - Punjabi**

©Anxiety BC 604-525-7586 103-237 East Columbia St. New Westminster, B.C. Canada V3L 3W4

[www.anxietybc.com](http://www.anxietybc.com)

## ਵਿਚਾਰਾਂ ਜਾਂ ਸਵੈ-ਵਾਰਤਾਲਪ ਦੀ ਵਿਆਖਿਆ ਕਰਨ ਦਾ ਇਹ ਇੱਕ ਤਰੀਕਾ ਹੈ:

“ਸਾਡੇ ਸਭ ਦੇ ਵੱਖ-ਵੱਖ ਗੱਲਾਂ ਬਾਰੇ ਵੱਖ-ਵੱਖ ਵਿਚਾਰ ਹੁੰਦੇ ਹਨ। ਵਿਚਾਰ ਉਹ ਸ਼ਬਦ ਹਨ ਜਿਹੜੇ ਅਸੀਂ ਉੱਚੀ ਆਵਾਜ਼ ਵਿੱਚ ਬੋਲਣ ਦੀ ਥਾਂ ਮਨ ਵਿੱਚ ਆਪਣੇ ਆਪ ਨੂੰ ਕਹਿੰਦੇ ਹਾਂ (ਸਵੈ-ਵਾਰਤਾਲਪ)। ਇਨ ਵਿੱਚ ਹਰ ਸਮੇਂ ਸਾਨੂੰ ਕਈ ਵਿਚਾਰ ਆ ਸਕਦੇ ਹਨ। ਸਾਡਾ ਸਭ ਦਾ ਵੱਖ-ਵੱਖ ਚੀਜ਼ਾਂ ਬਾਰੇ ਸੋਚਣ ਦਾ ਆਪੋ-ਆਪਣਾ ਢੰਗ ਹੁੰਦਾ ਹੈ ਅਤੇ ਅਸੀਂ ਜਿਵੇਂ ਸੋਚਦੇ ਹਾਂ ਉਸਦਾ ਅਸਰ ਸਾਡੇ ਅਹਿਸਾਸਾਂ ‘ਤੇ ਪੈਂਦਾ ਹੈ। ਜਦੋਂ ਅਸੀਂ ਸੋਚਦੇ ਹਾਂ ਕਿ ਕੁਝ ਮਾੜਾ ਵਾਪਰੇਗਾ -- ਜਿਵੇਂ ਕਿ ਕੁਝ ਸਾਨੂੰ ਵੱਡੇਗਾ -- ਅਸੀਂ ਚਿੱਤਰ ਮਹਿਸੂਸ ਕਰਦੇ ਹਾਂ।

**ਪੜਾਅ 2: ਜਿਹੜੇ ਵਿਚਾਰ ਅਤੇ ਸਵੈ-ਵਾਰਤਾਲਪ ਚਿੰਤਾ ਦੇ ਅਹਿਸਾਸਾਂ ਦਾ ਕਾਰਨ ਬਣਦੇ ਹਨ ਉਨ੍ਹਾਂ ਦੀ ਪਛਾਣ ਕਰਨ ਵਿੱਚ ਆਪਣੇ ਬੱਚੇ ਦੀ ਮਦਦ ਕਰੋ।**

### Step 2: Help Your Child Identify Thoughts or Self-talk That Leads to Feelings of Anxiety.

- ਅਕਸਰ, ਅਸੀਂ ਆਪਣੀ ਸੋਚ ਤੋਂ ਜਾਣੂੰ ਨਹੀਂ ਹੁੰਦੇ ਅਤੇ ਆਪਣੇ ਵਿਸ਼ੇਸ਼ ਵਿਚਾਰਾਂ ਦੀ ਪਛਾਣ ਕਰਨੀ ਸਿੱਖਣ ਵਿੱਚ ਸਾਨੂੰ ਬੋੜਾ ਸਮਾਂ ਲੱਗ ਸਕਦਾ ਹੈ
- ਹੇਠ ਲਿਖੇ ਸਵਾਲ ਪੁੱਛ ਕੇ ਆਪਣੇ ਬੱਚੇ ਦੀ ਉਸ ਦੇ “ਚਿੰਤਾਵਾਨ” ਜਾਂ “ਫਿਕਰਮੰਦ” ਵਿਚਾਰਾਂ ਦੀ ਪਛਾਣ ਕਰਨ ਵਿੱਚ ਮਦਦ ਕਰੋ:
  - ਤੈਨੂੰ ਕਿਹੜੀ ਚੀਜ਼ ਡਰਾ ਰਹੀ ਹੈ?
  - ਤੈਨੂੰ ਕੀ ਵਾਪਰਨ ਦਾ ਫਿਕਰ ਹੈ?
  - ਤੈਨੂੰ ਕਿਹੜੀ ਬੁਰੀ ਚੀਜ਼ ਦੇ ਵਾਪਰਨ ਦਾ ਡਰ ਹੈ?

“ਚਿੰਤਤ” ਜਾਂ “ਫਿਕਰਮੰਦ” ਵਿਚਾਰਾਂ ਜਾਂ ਸਵੈ-ਵਾਰਤਾਲਪ ਦੇ ਕੁਝ ਉਦਾਹਰਣਾਂ ਵਿੱਚ ਸ਼ਾਮਲ ਹਨ:

- “ਕੁਝ ਮੈਨੂੰ ਵੱਡ ਲਵੇਗਾ”
- “ਮੈਂ ਟੈਸਟ ਵਿੱਚ ਫੇਲ ਹੋ ਜਾਵਾਂਗਾ”
- “ਜੇ ਮੈਂ ਇਹ ਨਾ ਕਰ ਸਕਿਆ ਫਿਰ”
- “ਇਹ ਕੰਮ ਨਹੀਂ ਬਣਨਾ”
- “ਉਹ ਮੈਨੂੰ ਪਸੰਦ ਨਹੀਂ ਕਰਦੇ”
- “ਮੈਂ ਬੇਵਕੂਫ ਹਾਂ”
- “ਮੰਮੀ ਅਤੇ ਡੈਡੀ ਨਾਲ ਕੁਝ ਬੁਰਾ ਹੋ ਜਾਵੇਗਾ”
- “ਮੈਂ ਬੀਮਾਰ ਹੋ ਜਾਵਾਂਗਾ ਅਤੇ ਮਰ ਜਾਵਾਂਗਾ”

ਤੁਸੀਂ ਆਪਣੇ ਬੱਚੇ ਨੂੰ ਕੀ ਕਹਿ ਸਕਦੇ ਹੋ, ਇਸ ਦਾ ਇੱਕ ਉਦਾਹਰਣ ਹੇਠਾਂ ਦਿੱਤਾ ਗਿਆ ਹੈ:

**ਮਾਪਾ:** ਅੱਜ ਤੂੰ ਚਿੰਤਤ ਲੱਗਦਾ ਹੈਂ। ਤੂੰ ਕੀ ਸੋਚ ਰਿਹਾ ਹੈਂ?

**ਬੱਚਾ:** ਮੈਨੂੰ ਨਹੀਂ ਪਤਾ... ਕੱਲ ਨੂੰ ਮੇਰਾ ਟੈਸਟ ਹੈ।

**ਮਾਪਾ:** ਪ੍ਰੇਰ, ਕੀ ਤੈਨੂੰ ਇਹ ਚਿੰਤਾ ਹੈ ਕਿ ਕੁਝ ਹੋ ਜਾਵੇਗਾ?

**ਬੱਚਾ:** ਹਾਹ... ਮੈਨੂੰ ਨਹੀਂ ਪਤਾ।

**ਮਾਪਾ:** ਤੈਨੂੰ ਕੀ ਵਾਪਰ ਜਾਣ ਦਾ ਡਰ ਹੈ?

**ਬੱਚਾ:** ਕੀ ਦੱਸਾਂ... ਮੈਨੂੰ ਡਰ ਹੈ ਕਿ ਮੈਂ ਟੈਸਟ ਵਿੱਚ ਫੇਲ ਹੋ ਜਾਵਾਂਗਾ।

“ਚਿੰਤਤ” ਜਾਂ “ਫਿਕਰਮੰਦ” ਸੋਚ ਜਾਂ ਸਵੈ-ਵਾਰਤਾਲਪ ਨੂੰ ਚੁਣੌਤੀ ਦੇਣ ਵਿੱਚ ਆਪਣੇ ਬੱਚੇ ਦੀ ਮਦਦ ਕਰੋ।

### Step 3. Help Your Child Challenge “Anxious” or “Worried” Thinking and Self-talk.

- ਇਹ ਵਿਆਖਿਆ ਕਰੋ ਕਿ ਕੁਝ ਸੋਚਣ ਦਾ ਮਤਲਬ ਇਹ ਨਹੀਂ ਹੁੰਦਾ ਕਿ ਉਹ ਸੱਚ ਹੈ ਜਾਂ ਅਸਲ ਵਿੱਚ ਵਾਪਰੇਗਾ। ਉਦਾਹਰਣ ਵਜੋਂ, ਕੁਝ ਤੁਹਾਨੂੰ ਵੱਡ ਲਵੇਗਾ, ਅਜਿਹਾ ਸੋਚਣ ਦਾ ਇਹ ਮਤਲਬ ਨਹੀਂ ਹੈ ਕਿ ਉਹ ਸੱਚਮੁਚ ਤੁਹਾਨੂੰ ਵੱਡੇਗਾ।
- ਕਈ ਵਾਰੀ ਸਾਡੇ ਚਿੰਤਤ ਜਾਂ ਫਿਕਰਮੰਦ ਵਿਚਾਰ ਸਾਡੇ ਸੋਚ ਦੇ ਜਾਲ ਵਿੱਚ ਫਸਣ ਦਾ ਨਤੀਜਾ ਹੁੰਦੇ ਹਨ। ਸੋਚਾਂ ਦੇ ਜਿਹੜੇ ਜਾਲ ਵਿੱਚ ਤੁਹਾਡਾ ਬੱਚਾ ਫਸਿਆ ਹੋਵੇ ਉਨ੍ਹਾਂ ਦੀ ਪਛਾਣ ਕਰਨ ਲਈ **ਸੋਚਾਂ ਦਾ ਜਾਲ (Thinking Traps form)** ਫਾਰਮ ਦੀ ਵਰਤੋਂ ਕਰੋ।

ਹੇਠ ਲਿਖੇ ਸਵਾਲ ਆਪਣੇ ਨਕਾਰਾਤਮਕ ਵਿਚਾਰਾਂ ਅਤੇ ਸਵੈ-ਵਾਰਤਾਲਾਪ ਨੂੰ ਚੁਣੌਤੀ ਦੇਣ ਵਿੱਚ ਤੁਹਾਡੇ ਬੱਚੇ ਦੀ ਮਦਦ ਕਰ ਸਕਦੇ ਹਨ:

- ਕੀ ਮੈਂ ਸੋਚਾਂ ਦੇ ਜਾਲ ਵਿੱਚ ਫਸ ਰਿਹਾ ਹਾਂ (ਉਦਾਹਰਣ ਵਜੋਂ, ਤਬਾਹਕੁਨ ਸੋਚ ਜਾਂ ਵਿਚਾਰਾਂ ਨੂੰ ਬੁੱਝਣ ਦੀ ਕੋਸ਼ਿਸ਼)?
- ਇਸ ਦਾ ਕੀ ਸ਼ੁਰੂਤ ਹੈ ਕਿ ਇਹ ਵਿਚਾਰ ਸੱਚ ਹੈ? ਇਸ ਦਾ ਕੀ ਸ਼ੁਰੂਤ ਹੈ ਕਿ ਇਹ ਵਿਚਾਰ ਸੱਚ ਨਹੀਂ ਹੈ?
- ਜੇ ਮੇਰੇ ਕਿਸੇ ਦੇਸਤ ਦਾ ਇਹ ਵਿਚਾਰ ਹੋਵੇ ਤਾਂ ਮੈਂ ਉਸ ਨੂੰ ਕੀ ਕਹਾਂਗਾ?
- ਕੀ ਮੈਂ ਇੱਕ “ਸੰਭਾਵਨਾ” ਨੂੰ ਇੱਕ “ਅੰਦਰੋਂ” ਨਾਲ ਰਲਗੱਡ ਤਾਂ ਨਹੀਂ ਕਰ ਰਿਹਾ, ਕਿਉਂਕਿ ਇਹ ਸੰਭਵ ਤਾਂ ਹੋ ਸਕਦਾ ਹੈ, ਪਰ ਕੀ ਇਸ ਦੇ ਵਾਪਰਨ ਦੇ ਕੋਈ ਆਸਾਰ ਵੀ ਹਨ?
- ਕੀ ਮੈਨੂੰ 100% ਯਕੀਨ ਹੈ ਕਿ \_\_\_\_\_ ਵਾਪਰੇਗਾ?
- ਪਹਿਲਾਂ \_\_\_\_\_ ਕਿਨੀ ਵਾਰੀ ਵਾਪਰਿਆ ਹੈ?
- ਕੀ \_\_\_\_\_ ਸੱਚਮੁਚ ਇੰਨਾ ਅਹੱਤਵਧੂਰਨ ਹੈ ਕਿ ਮੇਰਾ ਭਵਿੱਖ ਇਸ ਉਪਰ ਨਿਰਭਰ ਕਰਦਾ ਹੈ?
- ਸਭ ਤੋਂ ਮਾੜਾ ਕੀ ਵਾਪਰ ਸਕਦਾ ਹੈ?
- ਕੀ ਇਹ ਇੱਕ ਪਰੇਸ਼ਾਨੀ ਹੈ ਜਾਂ ਇੱਕ ਮੌਫ਼ੀ ਹੈ?
- ਜੇ ਇਹ ਵਾਪਰਦਾ ਵੀ ਹੈ, ਮੈਂ ਇਸ ਨਾਲ ਨਿਭਾਣ ਜਾਂ ਸਿੱਢਣ ਲਈ ਕੀ ਕਰ ਸਕਦਾ ਹਾਂ?

\* ਆਪਣੇ ਬੱਚੇ ਨੂੰ **ਨਕਾਰਾਤਮਕ ਸੋਚ ਨੂੰ ਚੁਣੌਤੀ ਦੇਣ ਵਾਲਾ ਵਰਕਾ (Challenging Negative Thinking)** ਦਿਓ।

ਨਕਾਰਾਤਮਕ ਸੋਚ ਨੂੰ ਚੁਣੌਤੀ ਦੇਣ ਵਿੱਚ ਮਦਦ ਕਰਨ ਵਾਸਤੇ ਤੁਸੀਂ ਆਪਣੇ ਬੱਚੇ ਨੂੰ ਕੀ ਕਹਿ ਸਕਦੇ ਹੋ, ਇਸ ਦਾ ਇੱਕ ਉਦਾਹਰਣ ਹੇਠਾਂ ਦਿੱਤਾ ਗਿਆ ਹੈ:

**ਮਾਪਾ:** ਮੈਨੂੰ ਪਤਾ ਹੈ ਕਿ ਤੈਨੂੰ ਟੈਸਟ ਵਿੱਚ ਫੇਲ ਹੋ ਜਾਣ ਦਾ ਡਰ ਹੈ, ਪਰ ਕੁੱਝ ਮਾੜਾ ਵਾਪਰ ਜਾਣ ਦੀ ਸੋਚ ਰੱਖਣ ਦਾ ਮਤਲਬ ਇਹ ਨਹੀਂ ਹੈ ਕਿ ਅਜਿਹਾ ਸੱਚਮੁਚ ਵਾਪਰੇਗਾ। ਕਈ ਵਾਰੀ, ਜਦੋਂ ਅਸੀਂ ਚਿੰਤਤ ਹੁੰਦੇ ਹਾਂ ਉਦੋਂ ਅਸੀਂ “ਸੋਚਾਂ ਦੇ ਜਾਲ” ਵਿੱਚ ਫਸ ਜਾਂਦੇ ਹਾਂ - ਜਿਸ ਦਾ ਮਤਲਬ ਹੈ ਕਿ ਅਸੀਂ ਬਹੁਤ ਹੀ ਨਕਾਰਾਤਮਕ ਜਾਂ ਅਸਲੀਅਤ ਤੋਂ ਹਟ ਕੇ ਸੋਚਣ ਲੱਗ ਜਾਂਦੇ ਹਾਂ। ਭਵਿੱਖ ਬਾਰੇ ਅੰਦਰੋਂ ਲਗਾਊਣੇ “ਸੋਚਾਂ ਦੇ ਜਾਲ” ਦਾ ਇੱਕ ਉਦਾਹਰਣ ਹੈ, ਜਿਸ ਦਾ ਅਰਥ ਹੈ ਕਿ ਤੁਸੀਂ ਇਹ ਭਵਿੱਖਬਾਣੀ ਕਰਦੇ ਹੋ ਕਿ ਸਥਿਤੀ ਭੈੜਾ ਰੂਪ ਧਾਰਨ ਕਰੇਗੀ। ਕੀ ਤੈਨੂੰ ਲੱਗਦਾ ਹੈ ਕਿ ਸ਼ਾਇਦ ਤੂੰ “ਭਵਿੱਖ ਬਾਰੇ ਅੰਦਰੋਂ” ਲਗਾ ਰਿਹਾ ਹੈ?

**ਬੱਚਾ:** ਮੈਨੂੰ ਨਹੀਂ ਪਤਾ। ਸ਼ਾਇਦ ਇਹ ਹੋ ਸਕਦਾ ਹੈ।

**ਮਾਪਾ:** ਸੈਰ, ਬਦਕਿਸਮਤੀ ਨਾਲ, ਅਸੀਂ ਭਵਿੱਖਬਾਣੀ ਨਹੀਂ ਕਰ ਸਕਦੇ ਕਿਉਂਕਿ ਸਾਡੇ ਕੋਲ ਕੋਈ ਜਾਂਦੀ ਗੋਲਾ ਨਹੀਂ ਹੈ।

**ਬੱਚਾ:** ਪਰ ਮੈਨੂੰ ਯਕੀਨ ਹੈ ਕਿ ਮੈਂ ਫੇਲ ਹੋ ਜਾਣਾ ਹੈ।

**ਮਾਪਾ:** ਕੀ ਤੈਨੂੰ ਫੇਲ ਹੋਣ ਦਾ 100% ਯਕੀਨ ਹੈ?

**ਬੱਚਾ:** ਕੀ ਦੱਸੋ, ਨਹੀਂ।

**ਮਾਪਾ:** ਤੂੰ ਕਿਨੀ ਵਾਰੀ ਟੈਸਟ ਵਿੱਚੋਂ ਫੇਲ ਹੋਇਆ ਹੈ?

**ਬੱਚਾ:** ਮੈਂ ਕੁੱਝ ਪ੍ਰਸ਼ਨਾਵਲੀਆਂ ਦੇ ਟੈਸਟਾਂ ਵਿੱਚ ਫੇਲ ਹੋਇਆ ਹਾਂ।

**ਮਾਪਾ:** ਅਤੇ ਤੂੰ ਕਿਨੇ ਟੈਸਟਾਂ ਵਿੱਚ ਫੇਲ ਹੋਇਆ ਹੈ?

**ਬੱਚਾ:** ਵੈਸੇ, ਹੁਣ ਤੱਕ... ਮੈਂ ਕਿਸੇ ਵੀ ਟੈਸਟ ਵਿੱਚ ਫੇਲ ਨਹੀਂ ਹੋਇਆ।

**ਮਾਪਾ:** ਭਾਵੇਂ ਇਹ ਹੋ ਸਕਦਾ ਹੈ, ਪਰ ਕੀ ਇਹ ਤੇਰੀ ਬੀਤੇ ਸਮੇਂ ਦੀ ਕਾਰਗੁਜ਼ਾਰੀ 'ਤੇ ਨਿਰਭਰ ਕਰਦਾ ਹੈ?

**ਬੱਚਾ:** ਮੈਨੂੰ ਲੱਗਦਾ ਹੈ ਕਿ ਨਹੀਂ। ਪਰ ਜੇ ਮੈਂ ਇਸ ਵਾਰੀ ਫੇਲ ਹੋ ਗਿਆ ਫਿਰ?

**ਮਾਪਾ:** ਜੇ ਤੂੰ ਫੇਲ ਹੋ ਵੀ ਗਿਆ ਤਾਂ ਸਭ ਤੋਂ ਮਾੜਾ ਕੀ ਹੋ ਸਕਦਾ ਹੈ?

**ਬੱਚਾ:** ਮੈਨੂੰ ਮਾੜਾ ਗਰੇਡ ਮਿਲੇਗਾ ਅਤੇ ਮੈਂ ਸਾਰੀ ਕਲਾਸ ਵਿੱਚੋਂ ਹੀ ਫੇਲ ਹੋ ਸਕਦਾ ਹਾਂ।

**ਮਾਪਾ:** ਅੱਛਾ, ਜੇ ਤੂੰ ਟੈਸਟ ਵਿੱਚ ਫੇਲ ਹੋ ਗਿਆ, ਕੀ ਇਸ ਦਾ ਇਹ ਮਤਲਬ ਹੈ ਕਿ ਤੂੰ ਸਾਰੀ ਕਲਾਸ ਵਿੱਚ ਹੀ ਫੇਲ ਹੋ ਜਾਵੇਗਾ?

**ਬੱਚਾ:** ਨਹੀਂ।

**ਮਾਪਾ:** ਜੇ ਤੂੰ ਇਸ ਟੈਸਟ ਵਿੱਚ ਫੇਲ ਹੋ ਗਿਆ ਤਾਂ ਤੂੰ ਆਪਣੇ ਗਰੇਡ ਨੂੰ ਸੁਧਾਰਨ ਲਈ ਕੁੱਝ ਕਰ ਸਕਦਾ ਹੈ?

**ਬੱਚਾ:** ਮੈਨੂੰ ਨਹੀਂ ਪਤਾ। ਮੈਂ ਜਾਣਦਾ ਹਾਂ ਕਿ ਕੁੱਝ ਬੱਚਿਆਂ ਨੇ ਵਾਧੂ ਨੰਬਰਾਂ ਲਈ ਇੱਕ ਵਾਧੂ ਪ੍ਰੋਜੈਕਟ ਕੀਤਾ ਸੀ।

**ਮਾਪਾ:** ਅਤੇ ਕੀ ਅੱਗੇ ਚਲ ਕੇ ਹੋਰ ਟੈਸਟ ਵੀ ਹੋਣਗੇ?

**ਬੱਚਾ:** ਇਸ ਕਲਾਸ ਵਿੱਚ ਦੋ ਟੈਸਟ ਹੋਰ ਹੋਣੇ ਹਨ।

**ਮਾਪਾ:** ਸੋ ਕੁੱਝ ਹੋਰ ਨੰਬਰ ਲੈ ਸਕਣ ਦੀ ਸੰਭਾਵਨਾ ਹੈ?

**ਬੱਚਾ:** ਮੈਨੂੰ ਲੱਗਦਾ ਹੈ ਹਾਂ।

#### ਪੜਾਅ 4. ਆਪਣੇ ਬੱਚੇ ਨੂੰ ਸੋਚਣ ਦੇ ਵਧੇਰੇ ਸਹਾਇਕ ਅਤੇ ਯਥਾਰਥਕ ਤਰੀਕਿਆਂ ਦੀ ਪਛਾਣ ਕਰਨ ਦੀ ਸਿਖਲਾਈ ਦਿਓ

#### Step 4. Teach Your Child How to Identify More Helpful or Realistic Ways of Thinking

ਸੋਚਣ ਦੇ ਸਹਾਇਕ ਤਰੀਕਿਆਂ ਵਿੱਚ ਸ਼ਾਮਲ ਹਨ:

**ਨਜ਼ਿੱਠਣ ਲਈ ਬਿਆਨ (Coping statements):** ਕਿਸੇ ਸਥਿਤੀ ਨਾਲ ਨਜ਼ਿੱਠਣ ਦੇ ਤਰੀਕਿਆਂ ਬਾਰੇ ਯਾਦ ਕਰਵਾਉਣ ਵਾਲੇ ਬਿਆਨ ਘੜੇ। ਉਦਾਹਰਣ ਵਜੋਂ, “ਜੇ ਮੈਂ ਚਿੰਤਾ ਹੋ ਗਿਆ, ਮੈਂ ਆਪਣੇ ਆਪ ਨੂੰ ਸ਼ਾਂਤ ਕਰਨ ਲਈ ਲੰਮੇ ਸਾਹ ਲਵਾਂਗਾ” ਜਾਂ “ਮੈਨੂੰ ਸਿਰਫ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕਰਨ ਦੀ ਲੋੜ ਹੈ।”

**ਸਕਾਰਾਤਮਕ ਸਵੈ-ਬਿਆਨ (Positive self-statements):** ਆਪਣੇ ਆਪ ਬਾਰੇ ਜਾਂ ਆਪਣੇ ਗੁਣਾਂ ਬਾਰੇ ਕੁਝ ਸਕਾਰਾਤਮਕ ਗੱਲਾਂ ਕਰੋ। ਉਦਾਹਰਣ ਵਜੋਂ, “ਮੈਂ ਦਲੇਰ ਹਾਂ”, “ਮੇਰੇ ਵਿੱਚ ਬਹੁਤ ਸ਼ਕਤੀ ਹੈ” ਜਾਂ “ਮੈਂ ਇਸ ਵਿੱਚੋਂ ਲੰਘ ਸਕਦਾ ਹਾਂ।”

**ਨਕਾਰਾਤਮਕ ਵਿਚਾਰਾਂ ਨੂੰ ਚੁਣੌਤੀ ਦੇਣ ਲਈ ਬਦਲਾਵੇਂ ਬਿਆਨ (Alternative statements based on challenging negative thoughts):** ਜਦੋਂ ਇੱਕ ਵਾਰੀ ਤੁਸੀਂ ਪ੍ਰਮਾਣ ਦੇਖ ਲਵੇ ਜਾਂ ਇਹ ਜਾਣ ਜਾਓ ਕਿ ਤੁਸੀਂ ਕੋਈ ਗਲਤੀ ਕਰ ਰਹੇ ਹੋ, ਤਾਂ ਇੱਕ ਜ਼ਿਆਦਾ ਸੰਤੁਲਿਤ ਵਿਚਾਰ ਨੂੰ ਸਾਹਮਣੇ ਲੈ ਕੇ ਆਓ, ਜਿਵੇਂ ਕਿ “90% ਸਮਾਂਅਂ ਦੌਰਾਨ ਟੈਸਟ ਵਿੱਚ ਮੇਰੀ ਕਾਰਗੁਜ਼ਾਰੀ ਠੀਕ ਹੁੰਦੀ ਹੈ” ਜਾਂ “ਕਈ ਵਾਰੀ ਮੈਂ ਗਲਤੀਆਂ ਕਰਦਾ ਹਾਂ, ਪਰ ਗਲਤੀਆਂ ਤਾਂ ਹਰ ਕੋਈ ਕਰਦਾ ਹੈ ਅਤੇ ਇਸ ਦਾ ਇਹ ਮਤਲਬ ਨਹੀਂ ਹੈ ਕਿ ਮੈਂ ਕਲਾਸ ਵਿੱਚੋਂ ਫੇਲ ਹੋ ਜਾਵਾਂਗਾ।”

ਜ਼ਿਆਦਾ ਸਹਾਇਕ ਤਰੀਕਿਆਂ ਦੀ ਪਛਾਣ ਕਰਨ ਵਿੱਚ ਮਦਦ ਕਰਨ ਵਾਸਤੇ ਤੁਸੀਂ ਆਪਣੇ ਬੱਚੇ ਨੂੰ ਕੀ ਕਹਿ ਸਕਦੇ ਹੋ, ਇਸ ਦਾ ਇੱਕ ਉਦਾਹਰਣ ਹੇਠਾਂ ਦਿੱਤਾ ਗਿਆ ਹੈ:

**ਮਾਪਾ:** ਕੀ ਕੋਈ ਹੋਰ ਅਜਿਹੀਆਂ ਸਹਾਇਕ ਗੱਲਾਂ ਹਨ ਜਿਹੜੀਆਂ ਤੂੰ ਆਪਣੇ ਆਪ ਨੂੰ ਕਹਿ ਸਕਦਾ ਹੈਂ?

**ਬੱਚਾ:** ਮੈਨੂੰ ਨਹੀਂ ਪਤਾ। ਮੈਨੂੰ ਲੱਗਦਾ ਹੈ ਕਿ ਮੈਂ ਆਪਣੇ ਆਪ ਨੂੰ ਕਹਿ ਸਕਦਾ ਹਾਂ ਕਿ ਮੈਂ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕਰਾਂਗਾ।

**ਮਾਪਾ:** ਹਾਂ! ਅਸੀਂ ਆਪਸ ਵਿੱਚ ਜੋ ਗੱਲਬਾਤ ਕੀਤੀ, ਉਸ 'ਤੇ ਅਧਾਰਿਤ ਤੂੰ ਆਪਣੇ ਆਪ ਨੂੰ ਕੀ ਕਹਿ ਸਕਦਾ ਹੈਂ?

**ਬੱਚਾ:** ਮੈਨੂੰ ਲੱਗਦਾ ਹੈ ਕਿ ਮੈਂ “ਭਵਿੱਖ ਬਾਰੇ ਅੰਦਰੋਂ ਲਗ ਰਿਹਾਂ ਹਾਂ।” ਮੈਨੂੰ ਇਹ ਪੱਕਾ ਨਹੀਂ ਪਤਾ ਕਿ ਮੈਂ ਫੇਲ ਹੋ ਜਾਵਾਂਗਾ ਅਤੇ ਆਮ ਤੌਰ 'ਤੇ ਮੈਂ ਟੈਸਟਾਂ ਵਿੱਚ ਪਾਸ ਹੋ ਜਾਂਦਾ ਹਾਂ। ਅਤੇ ਜੇ ਮੈਂ ਫੇਲ ਹੋ ਵੀ ਜਾਵਾਂ ਤਾਂ ਦੁਨੀਆਂ ਖਤਮ ਨਹੀਂ ਹੋਣ ਲੱਗੀ।

**ਸੰਭਵ** ਹੈ ਕਿ ਅੱਗੇ ਚਲ ਕੇ ਮੈਂ ਹੋਰ ਨੰਬਰ ਲੈ ਸਕਾਂ ਜਾਂ ਅਗਲੇ ਟੈਸਟ ਲਈ ਜ਼ਿਆਦਾ ਪੜ੍ਹਾਈ ਕਰਾਂ।

**ਮਾਪਾ:** ਹਾਂ!

**ਯਥਾਰਥਕ ਸੋਚ (Realistic Thinking form)** ਫਾਰਮ ਦੀਆਂ ਕਾਪੀਆਂ ਕਰੋ ਅਤੇ ਕੁਝ ਉਦਾਹਰਣਾਂ ਨੂੰ ਸਮਝਣ ਵਿੱਚ ਆਪਣੇ ਬੱਚੇ ਦੀ ਮਦਦ ਕਰੋ। ਨਕਾਰਾਤਮਕ ਸੋਚ ਦੇ ਉਪਜਣ 'ਤੇ ਹੀ ਉਸ ਨੂੰ ਚੁਣੌਤੀ ਦੇਣ ਲਈ ਆਪਣੇ ਬੱਚੇ ਜਾਂ ਬੱਚੀ ਨੂੰ ਇਸ ਵਰਕੇ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰੋ।